



Punjab Government Gazette

EXTRAORDINARY

Published by Authority

CHANDIGARH, THURSDAY, NOVEMBER 12, 2020 (KARTIKA 21, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 11 ਨਵੰਬਰ, 2020

ਨੰ: 5/35/2020/ਮਚਦ/ਹਸ/4278.-ਅਧਿਸੂਚਨਾ ਨੰ:5/35/2020/ਮਚਦ/ਹਸ/3751, ਮਿਤੀ 28-10-2020 ਦੀ ਨਿਰੰਤਰਤਾ ਵਿੱਚ ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿੱਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਜੰਡਿਆਲਾ ਗੁਰੂ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿੱਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ, ਜੰਡਿਆਲਾ ਗੁਰੂ ਜ਼ਿਲ੍ਹਾ ਅੰਮ੍ਰਿਤਸਰ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਜੰਡਿਆਲਾ ਗੁਰੂ ਨੂੰ 15 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 11 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿੱਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

ਨਗਰ ਕੌਂਸਲ ਜੰਡਿਆਲਾ ਗੁਰੂ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਨਣ ਦਸਦੀ ਅਨੁਸੂਚੀ

ਵਾਰਡ ਨੰ: 1(ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਗੰਦਾ ਨਾਲਾ ਅਤੇ ਨਗਰ ਕੌਂਸਲ ਦੀ ਪੱਛਮੀ ਅਤੇ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੱਛਮ ਹੱਦ ਨਾਲ ਚਲਦੇ ਹੋਏ ਫੁਲਕਾਰੀ ਪੈਲੇਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ.ਰੋਡ ਇੰਦਰ ਫਾਰਮ ਤੀਕ; ਫਿਰ

ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਬਾਬਾ ਹੰਦਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਛੱਪੜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੰਦੇ ਨਾਲੇ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਪਟਵਾਰ ਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਕੁਲਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨਾ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਗਲੀ ਗੁਰਦਿਕਬਾਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਘੋੜੇ ਸ਼ਾਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੁਬਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਬਾ ਚੰਦਾ ਸਿੰਘ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਰੇਸ ਪਬਲਿਕ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗੰਦੇ ਨਾਲੇ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਅਤੇ ਉੱਤਰੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 2 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਜ਼ੋਗਿੰਦਰ ਸਿੰਘ ਅਤੇ ਪਟਵਾਰ ਖਾਨਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਟਵਾਰ ਖਾਨਾ ਰੋਡ ਨਾਲ ਚਲਦੇ ਹੋਏ ਗਲੀ ਸਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਹਣ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਵਤਾਰ ਸਿੰਘ ਕੌਂਸਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵੰਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜ਼ੋਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਕਾ ਆਟਾ ਚੌਂਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਰਮਾਂ ਆਟਾ ਚੌਂਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜ਼ੋਗਿੰਦਰ ਫੌਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵਿਲੋਂ ਸੈਨੇਟਰੀ ਇੰਸਪੈਕਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੰਗਲ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜੀਵਨ ਪ੍ਰਕਾਸ਼ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਭਜਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪਿਆਰਾ ਲਾਲ ਹਲਦੀ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੰਕਜ ਸੀਮਿੰਟ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਰਮਾਂ ਪੱਤਰਕਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹਰਮਨ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਓਂਕਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਵਨੀਤ ਭੋਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੱਪੂ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਨੀ ਗਰਦੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੁੰਨੀ ਲਾਲ ਡੇਅਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਾਈਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਰਸੇਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨਾ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਗਲੀ ਗੁਲਜਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਜੀਤ ਸਿੰਘ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਬਾਬਾ ਹੰਦਾਲ ਗੇਟ ਰੋਡ ਅਤੇ ਅਲਾਇਵ ਗਾਰਡਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੱਖਵਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਛੱਪੜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦਰਸ਼ਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਕੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਹਣ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਟਵਾਰ ਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰਾਇਮਰੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੰਦੇ ਨਾਲੇ ਦੀ ਬੈਕ ਸਾਈਡ ਬਾਬਾ ਹੰਦਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਵਰ ਗਰੀਨ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਬਾ ਹੰਦਾਲ ਗੇਟ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 4

ਗਲੀ ਅਨਮੋਲ ਸਿਨੇਮਾ ਅਤੇ ਪੱਖਵਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੱਖਵਾਲ ਰੋਡ ਨਾਲ ਚਲਦੇ ਹੋਏ ਜੀ.ਟੀ.ਰੋਡ (ਰਣਜੀਤ ਹਸਪਤਾਲ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੂਏ ਤੀਕ; ਫਿਰ ਉਕਤ ਸੂਏ ਨਾਲ ਚਲਦੇ ਹੋਏ ਗਲੀ ਮੰਨਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਨਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸੈਂਟ ਸੇਲਜਰ ਸਕੂਲ ਤੀਕ; ਚੰਦੀ ਬਿਲਡਿੰਗ ਸਟੋਰ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁਰਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁਖਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਫੋਕਲ ਪੁਆਇੰਟ ਸਰਾਂਏ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗਾਂਧੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੱਖਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ

ਚਲਦੇ ਹੋਏ ਗਲੀ ਅਨਮੋਲ ਸਿਨੇਮਾ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਬੋਧਰਾਜ ਜਿਊਲਰ ਅਤੇ ਤਾਲ ਕਲੋਨੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਤਾਲ ਕਲੋਨੀ ਰੋਡ ਨਾਲ ਚਲਦੇ ਹੋਏ ਗਲੀ ਪਵਨ ਕੁਮਾਰ ਛਾਬੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਾਗੀ ਪੱਤਰਕਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕਾਕਾ ਆਟਾ ਚੱਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੋਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਕੀਆਂ ਬਾਬਾ ਸ਼ੇਰਸ਼ਾਹ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੱਖੋਆਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਗਾਂਧੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਵਿੰਦਰ ਕੌਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਾਂਏ ਰੋਡ (ਇੰਦਰ ਸਿੰਘ ਪੇਟੀਆਂ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੈਨ ਮੰਦਿਰ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੋਧ ਰਾਜ ਜਿਊਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਤਾਲ ਕਲੋਨੀ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 6

ਪੰਜਾਬ ਨੈਸ਼ਨਲ ਬੈਂਕ ਸਰਾਂਏ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੋਡਰਨ ਚਿਕਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਬੰਸ ਸਿੰਘ ਜੋਤੀਸਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੈਰਿੰਗ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਜਯੋਤੀਸਰ ਪਬਲਿਕ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਨਦੀਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਨਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਜੀ.ਟੀ.ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੈਸਟ ਹਾਊਸ ਤੀਕ; ਫਿਰ ਉਕਤ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਬਾਬਾ ਬੁੱਢਾ ਰਾਈਸ ਮਿਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁੰਨੋਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਹਿਰ ਦੇ ਸੂਏ ਤੀਕ; ਫਿਰ ਉਕਤ ਸੂਏ ਨਾਲ ਚਲਦੇ ਹੋਏ ਦਰਗਾਹ ਜਯੋਤੀਸਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁੰਨੋਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਿਰਮਲ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦਰਗਾਹ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਾਣੀ ਵਾਲੀ ਫੈਕਟਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੰਜਾਬ ਨੈਸ਼ਨਲ ਬੈਂਕ ਸਰਾਂਏ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਸੁਖਮਨੀ ਸਾਹਿਬ ਗਰਾਊਂਡ ਰੋਡ ਅਤੇ ਸ਼ਮਸ਼ਾਨਘਾਟ ਰੋਡ ਗੁੰਨੋਵਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਾਹਮਣੇ ਗਲੀ ਭੁਪਿੰਦਰ ਬਜਾਜ ਟੈਂਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਯੋਤੀਸਰ ਰੋਡ ਤੀਕ; ਉਕਤ ਰੋਡ ਨਾਲ ਚਲਦੇ ਹੋਏ ਗਲੀ ਸਤਨਾਮ ਸਿੰਘ ਸੈਨੇਟਰੀ ਦੇ ਗੋਦਾਮ ਰੋਡ ਤੀਕ; ਉਕਤ ਰੋਡ ਨਾਲ ਚਲਦੇ ਹੋਏ ਗੁੰਨੋਵਾਲ ਰੋਡ ਸਮਸ਼ਾਨ ਘਾਟ ਰੋਡ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਗਲੀ ਮੂਲਾ ਸਿੰਘ ਹੁੰਦਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਸੇਖਫਤਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੈਰੋਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁਖਮਨੀ ਸਾਹਿਬ ਗਰਾਊਂਡ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 8

ਗਲੀ ਗਿਆਨ ਸਿੰਘ ਭੱਦਰ ਕਾਲੀ ਰੋਡ ਅਤੇ ਟਿਊਬਵੈਲ ਰੋਡ ਨਾਲ ਚਲਦੇ ਹੋਏ ਐਸ.ਏ.ਜੈਨ.ਸਕੂਲ (ਨਵਾਂ) ਫਿਰ ਉਕਤ ਰੋਡ ਨਾਲ ਚਲਦੇ ਹੋਏ ਰਜਿੰਦਰ ਕੁਮਾਰ ਬਿੱਟਾ (ਸਰਕੂਲਰ ਰੋਡ) ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗਿਆਨ ਸਿੰਘ ਆਰੇ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਔਲਖ ਮੈਡੀਕਲ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਘਾਹ ਮੰਡੀ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਗਲੀ ਤਿਲਕ ਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੇਨਰਾ ਬੈਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਮਸ਼ਾਨਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹੁੰਦਲ ਬੱਸਾਂ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਿਆਰਸੀ ਲਾਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੱਪੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁੰਨੋਵਾਲ ਵਾਲਿਆਂ ਦੀ ਚੌਂਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡਾ.ਸਤੀਸ਼ ਵਾਲੀ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੱਸ ਸਟੈਂਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਾਤਾ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਜੀਵ ਕੁਮਾਰ ਲਵਲੀ ਦੇ ਦਫਤਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਮਸ਼ਾਨਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁਖਮਨੀ ਸਾਹਿਬ ਸੋਸਾਇਟੀ ਵਾਲੀ ਤੀਕ; ਫਿਰ

ਉਕਤ ਗਲੀ ਨਾਲ ਚਲਦੇ ਹੋਏ ਵੈਰੋਵਾਲ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੂਏ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਿਆਨ ਸਿੰਘ ਭੱਦਰ ਕਾਲੀ ਰੋਡ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 9 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਸ਼ੇਖਰਤਾ ਦਰਵਾਜਾ ਅਤੇ ਗਲੀ ਜੋਧ ਕੁਮਾਰ ਜੈਨ ਮਨਿਆਰੀ ਵਾਲੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੋਧ ਕੁਮਾਰ ਜੈਨ ਮਨਿਆਰੀ ਵਾਲੇ ਨਾਲ ਚਲਦੇ ਹੋਏ ਜੈਨ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕਾਲਾ ਬੇ ਕਰੀ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੂਰਨ ਚੰਦ ਜਿਊਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵੇਕੇਸ਼ਨਲ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਛਮੀ ਮੋਬਾਇਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪ੍ਰਮਿੰਦਰ ਕੁਮਾਰ ਪਾਵਰਾ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਨੈਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟਿਊਬਵੈੱਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਜਾਨੀਆਂ ਹਸਪਤਾਲ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਪੱਖੋਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼ੇਖਰਤਾ ਦਰਵਾਜਾ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 10 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਸ਼ੇਰਾ ਕਰਿਆਨਾ ਵਾਲਾ ਅਤੇ ਜੁਨੇਜਾ ਕਰਿਆਨਾ ਸਟੋਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੁਨੇਜਾ ਕਰਿਆਨਾ ਸਟੋਰ ਨਾਲ ਚਲਦੇ ਹੋਏ ਬਾਜ਼ਾਰ ਠਠਿਆਰਾ ਤੀਕ; ਫਿਰ ਉਕਤ ਬਾਜ਼ਾਰ ਨਾਲ ਚਲਦੇ ਹੋਏ ਗਲੀ ਬੱਲੀ ਕੱਪੜਿਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ੇਖਰਤਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪਠਾਨੀਆਂ ਹੋਮਿਓਪੈਥਿਕ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫੈਕਟਰੀ ਗੋਰਵਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੱਖੋਆਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਜਾਨੀਆਂ ਪਿੰਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਲਾਟੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ੇਰਾ ਕਰਿਆਨਾ ਵਾਲਾ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 11 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਗੰਦੇ ਨਾਲੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੰਦੇ ਨਾਲੇ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰਦੁਆਰਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਰੀ ਗੇਟ ਰੋਡ(ਮਸੀਤ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬੱਚਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਲ ਚੰਦ ਗੋਲਗੱਪਿਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਲੰਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਧਰਮ ਸਿੰਘ ਫੈਕਟਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪਿੰਡ ਜਾਨੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 12 (ਪੱਛਮੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਘਾਹ ਮੰਡੀ ਚੌਂਕ (ਜ਼ੋਗਿੰਦਰ ਸਿੰਘ) ਅਤੇ ਚੌੜਾ ਬਾਜ਼ਾਰ (ਦਵਾਰਕਾ ਫਰੂਟ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚੌੜਾ ਬਾਜ਼ਾਰ ਨਾਲ ਚਲਦੇ ਹੋਏ ਮਾਣਾ ਜਿਊਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਠਠਿਆਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕੂਲਰ ਰੋਡ(ਅਜੀਤ ਸਿੰਘ ਫੈਕਟਰੀ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਤਰਸੇਮ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਟਾਇਲਾਂ ਵਾਲੀ ਫੈਕਟਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੇਵੀ ਦੁਆਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਰਮਾਂ ਡਰਾਈਕਲੀਨ (ਛੋਟਾ ਬਾਜ਼ਾਰ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਾਸਦੇਵ ਹਲਵਾਈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਸ਼ੋਕ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਰਮਾਂ ਡਰਾਈਕਲੀਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਘਾਹ ਮੰਡੀ ਚੌਂਕ (ਜ਼ੋਗਿੰਦਰ ਸਿੰਘ) ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਅਸ਼ੋਕ ਕੁਮਾਰ ਸਾਬਕਾ ਕੌਂਸਲ ਦੁਕਾਨ (ਪੁਰਾਣਾ ਦਰਵਾਜਾ) ਅਤੇ ਗਲੀ ਸੁੱਖਾ ਹਲਵਾਈ ਦੇ ਮਿਲਣ ਦੇ ਸਥਾਨ ਤੋਂ ਆਰੰਭ

ਕਰਕੇ ਗਲੀ ਸੁੱਖਾਂ ਹਲਵਾਈ ਨਾਲ ਚਲਦੇ ਹੋਏ ਗਲੀ ਪ੍ਰਕਾਸ਼ ਲਾਲ ਅਨੇਜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈਨ ਸਵੀਟਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਨੀ ਬੇਕਰੀ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਡੀ ਮੋਬਾਇਲਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਜਿੰਦਰ ਬੂਟ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭਾਟੀਆ ਕੈਟਰਿੰਗ (ਉੱਧਮ ਸਿੰਘ ਚੌਂਕ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੁਰਜੀਤ ਸਿੰਘ ਪੇਟੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦੁਕਾਨ ਬਜਾਜ ਟੈਂਟ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕਟਾਰੀਆਂ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਤਾਲ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਸ.ਬੀ.ਆਈ.ਆਈ. ਬੈਂਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੋਸ਼ਨ ਫੋਟੋ ਸਟੋਰ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਾ.ਦਾਰਾ ਸਿੰਘ ਕਲਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਜਿੰਦਰ ਬੂਟ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਲਾਡੀ ਮੋਬਾਇਲ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਮ.ਕੇ .ਮੈਡੀਕਲ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ.ਸਤੀਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਗਵਾਨ ਦਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁੰਨੇਵਾਲਿਆਂ ਦੀ ਚੌਂਕੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਾਤਾ ਮੰਦਿਰ ਵਾਲੀ ਤੀਕ ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਿਆਸੀ ਲਾਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੋਪੜਾ ਜਿਊਲਰਜ਼ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੰਜਲ ਆਰਕਟੀਟੈਕਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਸ਼ੋਕ ਕੁਮਾਰ ਸਾਬਕਾ ਕੌਂਸਲ ਦੁਕਾਨ (ਪੁਰਾਣਾ ਦਰਵਾਜਾ) ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 14

ਗਲੀ ਡਾ.ਵਰਮਾ ਅਤੇ ਗਲੀ ਡਾਇਮੰਡ ਬੇਕਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਡਾਇਮੰਡ ਬੇਕਰੀ ਨਾਲ ਚਲਦੇ ਹੋਏ ਗਲੀ ਗੋਗੀ ਮਨਿਆਰੀ (ਛੱਤਾ) ਬਾਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨੂਰਦੀ ਬਾਜ਼ਾਰ ਗਲੀ ਤਰਖਾਣਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਵਿੰਦਰ ਟੈਕਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪਰਮਜੀਤ ਸਿੰਘ ਮਿਸਤਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਵਤੰਤਰ ਪਸਾਹਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਤਪਾਲ ਵਕੀਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੀਰਾ ਪਕੌੜਿਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਵਨ ਜੈਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁਰਿੰਦਰ ਕੁਮਾਰ ਕਮੇਟੀ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਜੈਨ ਅਪਾਸਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀਤਾ ਭਾਂਡਿਆਂ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰਾਜੂ ਆਟਾ ਚੌਂਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੋਪਰੇਟਿਵ ਬੈਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਧਾ ਕ੍ਰਿਸ਼ਨ ਮੰਦਿਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ.ਵਰਮਾ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 15 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕੱਚਾ ਰਸਤਾ ਘੋੜੇ ਸ਼ਾਹ ਅਤੇ ਬਾਬਾ ਹੁੰਦਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਬਾ ਹੁੰਦਾਲ ਰੋਡ ਨਾਲ ਚਲਦੇ ਹੋਏ ਬਾਜ਼ਾਰ ਨੱਥੂਆਣਾ ਗੇਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਕੁੱਚਾ ਲਹਿਣਾ ਤੀਕ; ਫਿਰ ਉਕਤ ਕੁੱਚੇ ਨਾਲ ਚਲਦੇ ਹੋਏ ਗਲੀ ਖੱਡੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕੁੱਚਾ ਜੈਨੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁੱਚਾ ਨਿਜਰਾਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕੁੱਚਾ ਗੁਰੂ ਗੋਪਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਦਾਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਨੂਰਦੀ ਬਾਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁੱਚੀ ਦੇਵੀ ਦਵਾਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਸਤਾ ਬਾਗ ਵਾਲੇ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਮੋਰੀ ਗੇਟ ਤੀਕ; ਫਿਰ ਉਕਤ ਗੇਟ ਨਾਲ ਚਲਦੇ ਹੋਏ ਜੁਬਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੱਚਾ ਰਸਤਾ ਘੋੜੇ ਸ਼ਾਹ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਚੰਡੀਗੜ੍ਹ

ਮਿਤੀ 11 ਨਵੰਬਰ, 2020

ਅਜੋਏ ਕੁਮਾਰ ਸਿਨਹਾ, ਆਈ.ਏ.ਐਸ.,

ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।